

ਵੱਲ

ਪ੍ਰਿੰਸੀਪਲ,  
ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ,  
ਪਿੰਡ ਚਤਾਮਲਾ, ਕੁਰਾਲੀ ਰੋਡ,  
ਜਿਲ੍ਹਾ ਰੂਪਨਗਰ।

ਮੀਮੇ ਨੰ. 197 ਮਿਤੀ: 24-04-2024

ਵਿਸ਼ਾ:- ਸਕੂਲ ਬਿਲਡਿੰਗ ਸੇਫਟੀ ਸਰਟੀਫਿਕੇਟ ਜਾਰੀ ਕਰਨ ਸਬੰਧੀ ਸਾਲ 2024-25  
ਹਵਾਲਾ:- ਆਪ ਦਾ ਬੇਨਤੀ ਪੱਤਰ ਮਿਤੀ: 22.04.2024

\*\*\*\*\*

ਉਪਰੋਕਤ ਵਿਸ਼ੇ ਦੇ ਸਬੰਧ ਵਿੱਚ ਆਪ ਦੇ ਸਕੂਲ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਪਿੰਡ ਚਤਾਮਲਾ, ਕੁਰਾਲੀ ਰੋਡ, ਜਿਲ੍ਹਾ ਰੂਪਨਗਰ ਦੀ ਬਿਲਡਿੰਗ ਦਾ ਇਸ ਦਫਤਰ ਦੇ ਸ੍ਰੀ ਬਲਜੀਤ ਸਿੰਘ, ਜੂਨੀਅਰ ਇੰਜੀਨੀਅਰ ਨੇ ਨਿਰੀਖਣ ਕੀਤਾ ਹੈ। ਨਿਰੀਖਣ ਕਰਨ ਉਪਰੰਤ ਜੂਨੀਅਰ ਇੰਜੀਨੀਅਰ ਦੀ ਰਿਪੋਰਟ ਅਨੁਸਾਰ ਉਕਤ ਬਿਲਡਿੰਗ ਸੇਫ ਹੈ। ਸ੍ਰੀ ਬਲਜੀਤ ਸਿੰਘ, ਜੂਨੀਅਰ ਇੰਜੀਨੀਅਰ ਦੀ ਰਿਪੋਰਟ ਦੇ ਅਧਾਰ ਤੇ ਆਪ ਨੂੰ ਉਪਰੋਕਤ ਸਕੂਲ ਬਿਲਡਿੰਗ ਸੇਫਟੀ ਸਰਟੀਫਿਕੇਟ ਸਾਲ 2024-25, ਸਮਾਂ 31.03.2025 (ਇਕੱਤੀ ਮਾਰਚ ਦੇ ਹਜ਼ਾਰ ਪੱਚੀ) ਤੱਕ ਦੇ ਸਮੇਂ ਲਈ ਜਾਰੀ ਕੀਤਾ ਜਾਂਦਾ ਹੈ। ਇਹ ਸਰਟੀਫਿਕੇਟ ਹੇਠ ਲਿਖੀਆਂ ਸ਼ਰਤਾਂ ਤੇ ਜਾਰੀ ਕੀਤਾ ਜਾਂਦਾ ਹੈ ਕਿ:-

- 1) ਸਕੂਲ ਬਿਲਡਿੰਗ ਦੀ ਬਾਹਰੀ ਦਿੱਖ ਤੋਂ ਅੰਦਰੂਨੀ ਸਟਰਕਚਰਲ ਸਟੇਬਿਲਟੀ ਚੈਕ ਨਹੀਂ ਕੀਤੀ ਜਾ ਸਕਦੀ। ਇਸ ਲਈ ਜੇਕਰ ਕਿਸੇ ਵੀ ਸਮੇਂ ਬਿਲਡਿੰਗ ਦੇ ਸਟਰਕਚਰਲ ਡਿਜ਼ਾਈਨ ਵਿੱਚ ਕਮੀ ਕਾਰਨ ਬਿਲਡਿੰਗ ਨੂੰ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਸਕੂਲ ਅਥਾਰਟੀ ਖੁਦ ਜ਼ਿੰਮੇਵਾਰ ਹੋਵੇਗੀ।
- 2) ਜੇਕਰ ਸਕੂਲ ਅਥਾਰਟੀ ਵੱਲੋਂ ਬਿਲਡਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਅਡੀਸ਼ਨ/ਅਲਟਰੇਸ਼ਨ ਅਤੇ ਮੋਡੀਫਿਕੇਸ਼ਨ ਕੀਤੀ ਜਾਂਦੀ ਹੈ ਤਾਂ ਉਹ ਕਿਸੀ ਟੈਕਨੀਕਲ ਕੁਆਲੀਫਾਈਡ ਇੰਜੀਨੀਅਰ ਦੀ ਦੇਖ ਰੇਖ ਵਿੱਚ ਕਰਵਾਈ ਜਾਵੇ ਅਤੇ ਉਸ ਇੰਜੀਨੀਅਰ ਤੋਂ ਸਰਟੀਫਿਕੇਟ ਲਿਆ ਜਾਵੇ ਕਿ ਇਸ ਅਡੀਸ਼ਨ/ਅਲਟਰੇਸ਼ਨ ਅਤੇ ਮੋਡੀਫਿਕੇਸ਼ਨ ਕਰਨ ਨਾਲ ਬਿਲਡਿੰਗ ਸਟਰਕਚਰਲੀ ਸੇਫ ਰਹੇਗੀ ਅਤੇ ਇਹ ਕੰਮ ਕਰਨ ਤੋਂ ਬਾਅਦ ਸਕੂਲ ਵੱਲੋਂ ਦੁਬਾਰਾ ਸਕੂਲ ਬਿਲਡਿੰਗ ਸੇਫਟੀ ਸਰਟੀਫਿਕੇਟ ਲਿਆ ਜਾਵੇਗਾ।
- 3) ਜੇਕਰ ਬਿਲਡਿੰਗ ਨੂੰ ਕੁਦਰਤੀ ਆਫਤ ਜਿਵੇਂ ਕਿ ਹੜ੍ਹ/ਭੂਚਾਲ ਆਦਿ ਨਾਲ ਨੁਕਸਾਨ ਹੁੰਦਾ ਹੈ ਅਤੇ ਦੀਵਾਰਾਂ/ਨੀਹਾਂ ਵਿੱਚ ਕਿਸੇ ਤਰ੍ਹਾਂ ਦੀ ਸੈਟਲਮੈਂਟ ਅਤੇ ਛੱਤਾਂ ਵਿੱਚ ਸੈਗਿੰਗ ਆਉਂਦੀ ਹੈ ਤਾਂ ਸਕੂਲ ਅਥਾਰਟੀ ਤੁਰੰਤ ਇਸ ਵਿਭਾਗ ਦੇ ਧਿਆਨ ਵਿੱਚ ਲਿਆਵੇਗੀ।
- 4) ਅੱਗ ਬਝਾਉ ਯੰਤਰ ਸਬੰਧਿਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਤਸੱਲੀਬਖਸ਼/ਚਾਲੂ ਹਾਲਤ ਵਿੱਚ ਹੋਣੇ ਚਾਹੀਦੇ ਹਨ ਅਤੇ ਕਰਮਚਾਰੀ ਅੱਗ ਬੁਝਾਉਣ ਸਬੰਧੀ ਟਰੇਨਿੰਗ ਹੋਣੇ ਚਾਹੀਦੇ ਹਨ। ਫਾਇਰ ਸੇਫਟੀ ਸਰਟੀਫਿਕੇਟ ਨਵੀਨੀਕਰਨ ਦੀ ਨਿਰੇਲ ਜ਼ਿੰਮੇਵਾਰੀ ਆਪ ਦੇ ਸਕੂਲ ਦੀ ਹੋਵੇਗੀ।
- 5) ਇਹ ਸਰਟੀਫਿਕੇਟ ਕਿਸੇ ਵੀ ਤਰ੍ਹਾਂ ਦੇ ਲੀਗਲ ਕੇਸਾਂ ਲਈ ਪ੍ਰਮਾਣਿਤ ਨਹੀਂ ਹੋਵੇਗਾ।
- 6) ਰੋਡ ਅਕਸੈਸ ਦੀ ਫੀਸ ਜਮਾਂ ਕਰਵਾਉਣ ਸਬੰਧੀ ਮਾਨਯੋਗ ਹਾਈ ਕੋਰਟ ਵਿੱਚ ਕੇਸ ਚੱਲ ਰਿਹਾ ਹੈ। ਮਾਨਯੋਗ ਕੋਰਟ ਦਾ ਕਿਸੇ ਵੀ ਤਰ੍ਹਾਂ ਦਾ ਫੈਸਲਾ ਮੰਨਣ ਦੇ ਆਪ ਪਾਬੰਦ ਹੋਵੇਗੇ।
- 7) ਜੇਕਰ ਆਪ ਦਾ ਸਕੂਲ ਸ਼ਡਿਓਲਡ ਰੋਡ ਤੇ ਪੈਂਦਾ ਹੈ ਤਾਂ ਮੇਨ ਸੜਕ ਦੇ ਸੈਂਟਰ ਤੋਂ 40 ਮੀਟਰ ਦੀ ਦੂਰੀ ਤੱਕ ਵਿਭਾਗ ਦੀ ਮੰਨਜ਼ੂਰੀ ਤੋਂ ਬਿਨਾਂ ਕਿਸੇ ਵੀ ਪ੍ਰਕਾਰ ਦੀ ਉਸਾਰੀ ਨਾ ਕੀਤੀ ਜਾਵੇ।

ਉਪਰੋਕਤ ਸ਼ਰਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ, ਜੇਕਰ ਆਪ ਵੱਲੋਂ ਕੋਈ ਵੀ ਅਣਗਹਿਲੀ/ਫਿੱਲ ਵਰਤੀ ਜਾਂਦੀ ਹੈ ਤਾਂ ਇਹ ਬਿਲਡਿੰਗ ਸੇਫਟੀ ਸਰਟੀਫਿਕੇਟ ਤਤਕਾਲ ਸਮੇਂ ਤੋਂ ਰੱਦ ਸਮਝਿਆ ਜਾਵੇਗਾ।

ਨੱਥੀ/ ਸਰਟੀਫਿਕੇਟ

ਉਪ ਮੰਡਲ ਇੰਜੀਨੀਅਰ,  
ਉਸਾਰੀ ਉਪ ਮੰਡਲ ਲੋ.ਨਿ.ਵਿ. ਭ ਤੇ ਮ ਸ਼ਾਖਾ,  
ਮੋਰਿੰਡਾ।

# PROFORMA FOR THE SAFETY OF SCHOOL BUILDING

## PART-I

(To be filled by the Head of School/Institution)

1. Name of the School :- Garden Valley International School, Morinda
2. Location :- Rural
3. Plot Area :- 31.60 Kanal
4. Plinth Area :-
5. No. of Stories :- Basement, Ground floor, 1st, 2nd floor
6. Year of Construction of the Building :- 2013
7. If the building has been constructed under the supervision of the qualified Engineer, the following details may be given
  - a) Name of the Engineer with qualification :- Bak Panak, Civil Engineer
  - b) Address of the Engineer :- Patehgauch Sahib
  - c) Set of the structural drawing used in Construction, if available :- N11C
  - d) Name and address of the Architect with qualification :- Subh
8. Whether the building has been constructed for the purpose of
  - a) School :- School
  - b) Residential purpose and converted for the use as a school :-
9. Material used for roofs
  - a) R.C.C. slabs :- R.C.C. Slabs
  - b) R.S. Joists and Battons :-
  - c) Wooden joists and Battons :-
10. Material used for walls
  - a) Mud Mortar :-
  - b) Cement Mortar :- Cement Mortar
  - c) Lime mortar :-
11. Flooring.
  - a) Conglomerate :- Conglomerate
  - b) Terrazzo :-
  - c) Brick paving :-
12. A detailed drawing indicating dimensions of the rooms alongwith size and location of doors and windows is attached.

  
Garden Valley International School  
C.B.S.E. Affiliation No. 1631181  
Village Chatamala, Kurali Road,  
Morinda, Distt. Rupnagar.

## PART-II

(To be filled by the S.D.E. of the P.W.D., B&R Deptt.)

GARDEN VALLEY INTERNATIONAL SCHOOL, WIL. CHITAMPALA.

- a) I have visited the above mentioned school on 23-04-2024 and have visually inspected it from all angles of safety and I find it fit for normal use as school buildings.
- b) In case any addition/alteration or expansion and modification to this building is to be carried out the same be carried out under the supervision of a technically qualified Engineer and this certificate may again be obtained after the completion from the undersigned.
- c) In case the building is affected by flood or if there is settlement of walls/foundation or sagging of roofs etc. Immediate inspection of the undersigned be arranged to check the stability and safety of the building.
- d) This building can be safely occupied for normal use up to

31-03-2025 (ਪ੍ਰੈਕਤੀ ਮਾਸ ਤੇ ਹਜ਼ੇ ਪੱਕੀ ਹੋਵੇ)

(Indicate the year upon which it can be used).

Sub Divisional Engineer  
Constn. Sub Division PWD (B&R)  
Morinda

